

ਗੋਂਡ ॥

ਮੈ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ
ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ
ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ
ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ
॥੨॥੩॥

(ਅੰਗ: ੮੭੩)

ਪੰਜਾਬੀ ਵਿਆਖਿਆ :

ਗੋਂਡ ॥

ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ । ਹੇ ਮੇਰੇ ਪਿਤਾ ਪ੍ਰਭੂ! ਮੈਨੂੰ
ਆਪਣੀ ਬਾਂਹ ਫੜਾ, ਮੈਂ ਤੇਰਾ ਅੰਵਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ । ਰਹਾਉ । (ਹੇ
ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ
ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! (ਮਿਹਰ ਕਰ) ਮੈਂ ਭੀ ਉਹ ਦਵਾਈ
ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ
ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ।੧। ਹੇ ਮੇਰੇ
ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ,
ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ
ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ ।੨।੩।

English Translation:

GOND

Carry me across, O Lord, carry me across. I am ignorant, and I do
not know how to swim. O my Beloved Father, please give me Your
arm. ॥ 1 ॥ Pause ॥ I have been transformed from a mortal being
into an angel, in an instant; the True Guru has taught me this. Born
of human flesh, I have conquered the heavens; such is the medicine
I was given. ॥ 1 ॥ Please place me where You placed Dhroo and
Naarad, O my Master. With the Support of Your Name, so many
have been saved; this is Naam Dayv's understanding. ॥ 2 ॥ 3 ॥

(Page: 873)

<https://sikhizm.com/hukamnama/mokau-taar-le-rama-taar-le/>